

ਡਿਪਟੀ ਕਮਿਸ਼ਨਰ ਅਤੇ ਵਿਧਾਇਕ ਚੀਮਾ ਨੇ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਕੇ ਰਾਹਤ ਸਮੱਗਰੀ ਕੀਤੀ ਤਕਸੀਮ

ਜ਼ਿਲਾ ਪ੍ਰਸ਼ਾਸਨ ਵੱਲੋਂ ਅੱਜ ਸੁਲਤਾਨਪੁਰ ਲੋਧੀ ਦੇ ਹਰ ਪ੍ਰਭਾਵਿਤ 23 ਪਿੰਡਾਂ ਲਈ ਵੱਖ-ਵੱਖ ਟੀਮਾਂ ਦਾ ਗਠਨ ਕਰਕੇ ਉਨ੍ਹਾਂ ਨੂੰ ਸਬੰਧਤ ਪਿੰਡਾਂ ਲਈ ਰਵਾਨਾ ਕਰ ਦਿੱਤਾ ਗਿਆ। ਇਨ੍ਹਾਂ ਟੀਮਾਂ ਵਿਚ ਮੈਡੀਕਲ, ਵੈਟਰਨਰੀ ਅਤੇ ਖੁਰਾਕ ਸਪਲਾਈ ਵਿਭਾਗ ਦੇ ਅਧਿਕਾਰੀ ਸ਼ਾਮਲ ਹਨ। ਜਿਨ੍ਹਾਂ ਪਿੰਡਾਂ ਲਈ ਟੀਮਾਂ ਦਾ ਗਠਨ ਕੀਤਾ ਗਿਆ ਹੈ, ਉਨ੍ਹਾਂ ਵਿਚ ਭਾਗੋ ਅਰਾਈਆਂ, ਸ਼ਾਹਵਾਲਾ, ਰਾਮੇ, ਸ਼ੇਰਪੁਰ ਸੱਧਾ, ਮੀਰਪੁਰ, ਸ਼ੇਖਮਾਂਗਾ, ਸਰੂਪਵਾਲ, ਤਕੀਆ, ਟਿੱਬੀ, ਭਰੋਆਣਾ, ਮੰਡ ਇੰਦਰਪੁਰ, ਸ਼ਾਹਵਾਲਾ ਨੱਕੀ, ਮੰਡ ਅੰਦਰੀਸਾ, ਅੰਦਰੀਸਾ, ਕੁਤਬਪੁਰ, ਫੱਤੇਵਾਲ, ਰਾਮਗੜ ਦਲੇਲੀ, ਬਾਕਰਕੇ, ਜੱਬੋਵਾਲ, ਸੁਚੇਤਗੜ, ਵਾਟਾਂਵਾਲੀ, ਚੰਨਣਵਿੰਡੀ, ਕਬੀਰਪੁਰ ਤੇ ਆਹਲੀ ਕਲਾਂ ਸ਼ਾਮਲ ਹਨ। ਇਸ ਤੋਂ ਇਲਾਵਾ ਅੱਜ ਸਥਾਨਕ ਮਾਰਕੀਟ ਕਮੇਟੀ ਦਫ਼ਤਰ ਤੋਂ ਸਮੂਹ ਪ੍ਰਭਾਵਿਤ ਪਿੰਡਾਂ ਲਈ ਰਾਹਤ ਸਮੱਗਰੀ ਰਵਾਨਾ ਕੀਤੀ ਗਈ, ਜਿਸ ਵਿਚ ਆਟਾ, ਸੁੱਕਾ ਦੁੱਧ, ਦਾਲਾਂ, ਮਾਚਿਸਾਂ, ਖੰਡ, ਚਾਹ ਪੱਤੀ, ਰਿਫਾਈਂਡ ਆਇਲ, ਸਾਬਣ, ਆਲੂ, ਪਿਆਜ਼, ਨਮਕ, ਕਛੂਆ ਸ਼ਾਪ ਅਗਰਬੱਤੀ, ਪਾਣੀ ਅਤੇ ਕੈਟਲ ਫੀਡ ਆਦਿ ਸ਼ਾਮਲ ਸੀ। ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਅਤੇ ਵਿਧਾਇਕ ਸ. ਨਵਤੇਜ ਸਿੰਘ ਚੀਮਾ ਨੇ ਅਧਿਕਾਰੀਆਂ ਸਮੇਤ ਅੱਜ ਖੁਦ ਵੱਖ-ਵੱਖ ਪਿੰਡਾਂ ਵਿਚ ਜਾ ਕੇ ਰਾਹਤ ਸਮੱਗਰੀ ਦੀ ਵੰਡ ਕੀਤੀ। ਉਨ੍ਹਾਂ ਸਬੰਧਤ ਪਿੰਡਾਂ ਦੇ ਸਰਪੰਚਾਂ ਨੂੰ ਹਦਾਇਤ ਕੀਤੀ ਕਿ ਉਹ ਇਹ ਯਕੀਨੀ ਬਣਾਉਣ ਕਿ ਕੋਈ ਵੀ ਪਿੰਡ ਵਾਸੀ ਰਾਹਤ ਸਮੱਗਰੀ ਤੋਂ ਵਾਂਝਾ ਨਾ ਰਹੇ। ਉਨ੍ਹਾਂ ਦੱਸਿਆ ਕਿ ਰਾਹਤ ਸਮੱਗਰੀ ਦੇ ਕਰੀਬ 2 ਹਜ਼ਾਰ ਪੈਕੇਟ ਤਕਸੀਮ ਕੀਤੇ ਜਾ ਰਹੇ ਹਨ ਅਤੇ ਲੋੜ ਅਨੁਸਾਰ ਹੋਰ ਵੀ ਕੀਤੇ ਜਾਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰਾਂ ਦੀ ਘਬਰਾਹਟ ਵਿਚ ਨਾ ਆਉਣ, ਕਿਉਂਕਿ ਪੰਜਾਬ ਸਰਕਾਰ ਅਤੇ ਸਮੁੱਚਾ ਜ਼ਿਲਾ ਪ੍ਰਸ਼ਾਸਨ ਸੰਕਟ ਦੀ ਇਸ ਘੜੀ ਵਿਚ ਉਨ੍ਹਾਂ ਦੇ ਨਾਲ ਖੜਾ ਹੈ ਅਤੇ ਉਨ੍ਹਾਂ ਦੀ ਸਹਾਇਤਾ ਲਈ ਵਚਨਬੱਧ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਅਵਤਾਰ ਸਿੰਘ ਭੁੱਲਰ, ਐਸ. ਡੀ. ਐਮ ਸੁਲਤਾਨਪੁਰ ਲੋਧੀ ਸ਼੍ਰੀਮਤੀ ਨਵਨੀਤ ਕੌਰ ਬੱਲ, ਐਸ. ਡੀ. ਐਮ ਕਪੂਰਥਲਾ ਸ਼੍ਰੀ ਵਰਿੰਦਰ ਪਾਲ ਸਿੰਘ ਬਾਜਵਾ, ਡੀ. ਐਸ. ਪੀ ਡਾ. ਮੁਕੇਸ਼, ਤਹਿਸੀਲਦਾਰ ਸ਼੍ਰੀਮਤੀ ਸੀਮਾ ਸਿੰਘ, ਡੀ. ਡੀ. ਪੀ. ਓ ਸ. ਹਰਜਿੰਦਰ ਸਿੰਘ ਸੰਧੂ, ਬੀ. ਡੀ. ਪੀ. ਓ ਸੁਲਤਾਨਪੁਰ ਲੋਧੀ ਸ. ਗੁਰਪ੍ਰਤਾਪ ਸਿੰਘ ਗਿੱਲ, ਡੀ. ਐਫ. ਐਸ. ਸੀ ਸ. ਸਰਤਾਜ ਸਿੰਘ, ਸਹਾਇਕ ਸਿਵਲ ਸਰਜਨ ਡਾ. ਰਮੇਸ਼ ਕੁਮਾਰੀ ਬੰਗਾ, ਐਕਸੀਅਨ ਡਰੇਨੇਜ ਸ. ਅਜੀਤ ਸਿੰਘ ਤੇ ਐਸ. ਡੀ. ਓ ਸ਼੍ਰੀ ਕੰਵਲਜੀਤ ਲਾਲ, ਸਹਾਇਕ ਡਾਇਰੈਕਟਰ ਪਸ਼ੂ ਪਾਲਣ ਡਾ. ਦਵਿੰਦਰ ਆਨੰਦ, ਮੈਡਮ ਅੰਜੂ ਬਾਲਾ, ਸ਼੍ਰੀ ਬਲਜਿੰਦਰ ਸਿੰਘ ਤੇ ਹੋਰ ਹਾਜ਼ਰ ਸਨ।